

ਗ · ਉੜੀ ਮਹਲਾ ੫ ॥

Gauree, Fifth Mehl:

ਮੋਹਨ ਤੇਰੇ ਉਚੇ ਮੰਦਰ ਮਹਲ ਅਪਾਰਾ ॥

O Mohan, your temple is so lofty, and your mansion is unsurpassed.

ਮੋਹਨ ਤੇਰੇ ਸੋਹਨਿ ਦੁਆਰ ਜੀਉ ਸੰਤ ਧਰਮ ਸਾਲਾ ॥

O Mohan, your gates are so beautiful. They are the worship-houses of the Saints.

ਧਰਮ ਸਾਲ ਅਪਾਰ ਦੈਆਰ ਠਾਕੁਰ ਸਦਾ ਕੀਰਤਨੁ ਗਾਵਹੇ ॥

In these incomparable worship-houses, they continually sing Kirtan, the Praises of their Lord and Master.

ਜਹ ਸਾਧ ਸੰਤ ਇਕਤ੍ਰ ਹੋਵਹਿ ਤਹਾ ਤੁਝਹਿ ਧਿਆਵਹੇ ॥

Where the Saints and the Holy gather together, there they meditate on you.

ਕਰਿ ਦਇਆ ਮਇਆ ਦਇਆਲ ਸੁਆਮੀ ਹੋਹੁ ਦੀਨ ਕ੍ਰਿਪਾਰਾ ॥

Be Kind and Compassionate, O Merciful Lord; be Merciful to the meek.

ਬਿਨਵੰਤਿ ਨਾਨਕ ਦਰਸ ਪਿਆਸੇ ਮਿਲਿ ਦਰਸਨ ਸੁਖੁ ਸਾਰਾ ॥੧॥

Prays Nanak, I thirst for the Blessed Vision of Your Darshan; receiving Your Darshan, I am totally at peace. ||1||

ਮੋਹਨ ਤੇਰੇ ਬਚਨ ਅਨੂਪ ਚਾਲ ਨਿਰਾਲੀ ॥

O Mohan, your speech is incomparable; wondrous are your ways.

ਮੋਹਨ ਤੂੰ ਮਾਨਹਿ ਏਕੁ ਜੀ ਅਵਰ ਸਭ ਰਾਲੀ ॥

O Mohan, you believe in the One. Everything else is dust to you.

ਮਾਨਹਿ ਤ ਏਕੁ ਅਲੇਖੁ ਠਾਕੁਰੁ ਜਿਨਹਿ ਸਭ ਕਲ ਧਾਰੀਆ ॥

You adore the One Lord, the Unknowable Lord and Master; His Power gives Support to all.

ਤੁਧੁ ਬਚਨਿ ਗੁਰ ਕੈ ਵਸਿ ਕੀਆ ਆਦਿ ਪੁਰਖੁ ਬਨਵਾਰੀਆ ॥

Through the Guru's Word, you have captured the heart of the Primal Being, the Lord of the World.

ਤੂੰ ਆਪਿ ਚਲਿਆ ਆਪਿ ਰਹਿਆ ਆਪਿ ਸਭ ਕਲ ਧਾਰੀਆ ॥

You Yourself move, and You Yourself stand still; You Yourself support the whole creation.

ਬਿਨਵੰਤਿ ਨਾਨਕ ਪੈਜ ਰਾਖਹੁ ਸਭ ਸੇਵਕ ਸਰਨਿ ਤੁਮਾਰੀਆ ॥੨॥

Prays Nanak, please preserve my honor; all Your servants seek the Protection of Your Sanctuary. ||2||

ਮੋਹਨ ਤੁਧੁ ਸਤਸੰਗਤਿ ਧਿਆਵੈ ਦਰਸ ਧਿਆਨਾ ॥

O Mohan, the Sat Sangat, the True Congregation, meditates on you; they meditate on the Blessed Vision of Your Darshan.

ਮੋਹਨ ਜਮੁ ਨੇੜਿ ਨ ਆਵੈ ਤੁਧੁ ਜਪਹਿ ਨਿਦਾਨਾ ॥

O Mohan, the Messenger of Death does not even approach those who meditate on You, at the last moment.

ਜਮਕਾਲੁ ਤਿਨ ਕਉ ਲਗੈ ਨਾਹੀ ਜੋ ਇਕ ਮਨਿ ਧਿਆਵਹੇ ॥

The Messenger of Death cannot touch those who meditate on You single-mindedly.

ਮਨਿ ਬਚਨਿ ਕਰਮਿ ਜਿ ਤੁਧੁ ਅਰਾਧਹਿ ਸੇ ਸਭੇ ਫਲ ਪਾਵਹੇ ॥

Those who worship and adore You in thought, word and deed, obtain all fruits and rewards.

ਮਲ ਮੂਤ ਮੂੜ ਜਿ ਮੁਗਧ ਹੋਤੇ ਸਿ ਦੇਖਿ ਦਰਸੁ ਸੁਗਿਆਨਾ ॥

Those who are foolish and stupid, filthy with urine and manure, become all-knowing upon gaining the Blessed Vision of Your Darshan.

ਬਿਨਵੰਤਿ ਨਾਨਕ ਰਾਜੁ ਨਿਹਚਲੁ ਪੂਰਨ ਪੁਰਖ ਭਗਵਾਨਾ ॥੩॥

Prays Nanak, Your Kingdom is Eternal, O Perfect Primal Lord God. ||3||

ਮੋਹਨ ਤੂੰ ਸੁਫਲੁ ਫਲਿਆ ਸਣੁ ਪਰਵਾਰੇ ॥

O Mohan, you have blossomed forth with the flower of your family.

ਮੋਹਨ ਪੁਤ੍ਰ ਮੀਤ ਭਾਈ ਕੁਟੰਬ ਸਭਿ ਤਾਰੇ ॥

O Mohan, your children, friends, siblings and relatives have all been saved.

ਤਾਰਿਆ ਜਹਾਨੁ ਲਹਿਆ ਅਭਿਮਾਨੁ ਜਿਨੀ ਦਰਸਨੁ ਪਾਇਆ ॥

You save those who give up their egotistical pride, upon gaining the Blessed Vision of Your Darshan.

ਜਿਨੀ ਤੁਧਨੋ ਧੰਨੁ ਕਹਿਆ ਤਿਨ ਜਮੁ ਨੇੜਿ ਨ ਆਇਆ ॥

The Messenger of Death does not even approach those who call you 'blessed'.

ਬੇਅੰਤ ਗੁਣ ਤੇਰੇ ਕਥੇ ਨ ਜਾਹੀ ਸਤਿਗੁਰ ਪੁਰਖ ਮੁਰਾਰੇ ॥

Your Virtues are unlimited - they cannot be described, O True Guru, Primal Being, Destroyer of demons.

ਬਿਨਵੰਤਿ ਨਾਨਕ ਟੇਕ ਰਾਖੀ ਜਿਤੁ ਲਗਿ ਤਰਿਆ ਸੰਸਾਰੇ ॥੪॥੨॥

Prays Nanak, Yours is that Anchor, holding onto which the whole world is saved. ||4||2||